

ਕਿਸਾਨ ਆਪਣੇ ਆਧਾਰ ਕਾਰਡ ਨੰਬਰ ਸੰਬੰਧਿਤ ਬੈਂਕਾਂ ਕੋਲ ਦਰਜ ਕਰਵਾਉਣ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਦਾ ਫ਼ਸਲੀ ਕਰਜ਼ਾ ਮੁਆਫ਼ੀ ਸਬੰਧੀ ਬੈਂਕਾਂ ਅਤੇ ਸਾਹਿਕਾਰਿਤਾ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਤਰਨਤਾਰਨ, 29 ਨਵੰਬਰ :

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ 2 ਲੱਖ ਰੁਪਏ ਤੱਕ ਫ਼ਸਲੀ ਕਰਜ਼ਾ ਮੁਆਫ਼ ਕਰਨ ਸਬੰਧੀ ਲਏ ਗਏ ਫ਼ੈਸਲੇ ਅਨੁਸਾਰ ਕਿਸਾਨਾਂ ਦੀ ਸੂਚੀ ਅਪਲੋਡ ਕਰਨ ਲਈ ਬਣਾਏ ਗਏ ਪੋਰਟਲ ਦੀ ਜਾਣਕਾਰੀ ਦੇਣ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਵੱਖ-ਵੱਖ ਬੈਂਕਾਂ ਅਤੇ ਸਾਹਿਕਾਰਿਤਾ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੰਦੀਪ ਰਿਸ਼ੀ, ਡਿਪਟੀ ਰਜਿਸਟਰਾਰ ਕੋਆਪਰੇਟਿਵ ਸੁਸਾਇਟੀ ਸ੍ਰੀ ਪਲਵਿੰਦਰ ਸਿੰਘ ਬੱਲ ਅਤੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ੍ਰੀ ਅਮਰੀਕ ਸਿੰਘ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।



ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰਜ਼ਾ ਮੁਆਫ਼ੀ ਲਈ ਹਰ ਕਿਸਾਨ ਦਾ ਆਧਾਰ ਕਾਰਡ ਹੋਣਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਆਧਾਰ ਕਾਰਡ ਵਾਲੇ ਕੇਸ ਸਰਕਾਰ ਦੁਆਰਾ ਬਣਾਏ ਗਏ ਪੋਰਟਲ ਉਤੇ ਅਪਲੋਡ ਨਹੀਂ ਹੋ ਸਕਣਗੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਧਾਰ ਕਾਰਡ ਨੰਬਰ ਸੰਬੰਧਿਤ ਬੈਂਕਾਂ ਕੋਲ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਨੇ ਅਜੇ ਤੱਕ ਆਪਣੇ ਆਧਾਰ ਕਾਰਡ ਨਹੀਂ ਬਣਾਏ, ਉਹ ਆਪਣੇ ਆਧਾਰ ਕਾਰਡ ਸੇਵਾ ਕੇਂਦਰਾਂ ਵਿਖੇ ਜਾ ਕੇ ਬਣਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਬਹੁਤ ਛੋਟੇ” ਅਤੇ “ਛੋਟੇ ਕਿਸਾਨਾਂ” ਦਾ 2 ਲੱਖ ਰੁਪਏ ਤੱਕ ਦਾ ਫ਼ਸਲੀ ਕਰਜ਼ਾ ਮੁਆਫ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 2.5 ਏਕੜ ਤੋਂ ਘੱਟ ਜਮੀਨ ਦੇ ਮਾਲਿਕ ਅਤੇ 5 ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦਾ ਕੇਵਲ ਫ਼ਸਲੀ ਕਰਜ਼ਾ ਹੀ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕਰਜ਼ੇ ਨੂੰ ਮੁਆਫ਼ ਕਰਨ ਵਿਚ ਪਹਿਲ ਕੋਆਪਰੇਟਿਵ ਬੈਂਕਾਂ ਨੂੰ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਪਬਲਿਕ ਸੈਕਟਰ ਅਤੇ ਵਪਾਰਕ ਬੈਂਕਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ 31 ਮਾਰਚ 2017 ਤੱਕ ਜਿਨ੍ਹਾਂ ਕਿਸਾਨਾਂ ਉੱਪਰ 2 ਲੱਖ ਰੁਪਏ ਦਾ ਕਰਜ਼ਾ ਹੈ, ਓਹੀ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਲਦ ਤੋਂ ਜਲਦ ਕਰਜ਼ਾ ਮੁਆਫ਼ੀ ਵਾਲੇ ਕਿਸਾਨਾਂ ਦੀਆਂ ਸੂਚੀਆਂ ਤਿਆਰ ਕਰਨ ਤਾਂ ਜੋ ਕਿਸਾਨਾਂ ਦਾ ਫ਼ਸਲੀ ਕਰਜ਼ਾ ਮੁਆਫ਼ ਕਰਨ ਲਈ ਸਰਕਾਰ ਦੁਆਰਾ ਬਣਾਏ ਗਏ ਪੋਰਟਲ ਉੱਪਰ ਅਪਲੋਡ ਕੀਤਾ ਜਾ ਸਕੇ।

-----